

ਆਸਾ ਮਹਲਾ ੫ ॥

Aasaa, Fifth Mehl:

ਨਿਮਖ ਕਾਮ ਸੁਆਦ ਕਾਰਣਿ ਕੋਟਿ ਦਿਨਸ ਦੁਖੁ ਪਾਵਹਿ ॥

For a moment of sexual pleasure, you shall suffer in pain for millions of days.

ਘਰੀ ਮੁਹਤ ਰੰਗ ਮਾਣਹਿ ਫਿਰਿ ਬਹੁਰਿ ਬਹੁਰਿ ਪਛੁਤਾਵਹਿ ॥੧॥

For an instant, you may savor pleasure, but afterwards, you shall regret it, again and again. ||1||

ਅੰਧੇ ਚੇਤਿ ਹਰਿ ਹਰਿ ਰਾਇਆ ॥

O blind man, meditate on the Lord, the Lord, your King.

ਤੇਰਾ ਸੋ ਦਿਨੁ ਨੇੜੈ ਆਇਆ ॥੧॥ ਰਹਾਉ ॥

Your day is drawing near. ||1||Pause||

ਪਲਕ ਦ੍ਰਿਸਟਿ ਦੇਖਿ ਭੂਲੋ ਆਕ ਨੀਮ ਕੋ ਤੂੰਮਰੁ ॥

You are deceived, beholding with your eyes, the bitter melon and swallow-wort.

ਜੈਸਾ ਸੰਗੁ ਬਿਸੀਅਰ ਸਿਉ ਹੈ ਰੇ ਤੈਸੇ ਹੀ ਇਹੁ ਪਰ ਗ੍ਰਿਹੁ ॥੨॥

But, like the companionship of a poisonous snake, so is the desire for another's spouse. ||2||

ਬੈਰੀ ਕਾਰਣਿ ਪਾਪ ਕਰਤਾ ਬਸਤੁ ਰਹੀ ਅਮਾਨਾ ॥

For the sake of your enemy, you commit sins, while you neglect the reality of your faith.

ਛੇਡਿ ਜਾਹਿ ਤਿਨ ਹੀ ਸਿਉ ਸੰਗੀ ਸਾਜਨ ਸਿਉ ਬੈਰਾਨਾ ॥੩॥

Your friendship is with those who abandon you, and you are angry with your friends. ||3||

ਸਗਲ ਸੰਸਾਰੁ ਇਹੈ ਬਿਧਿ ਬਿਆਪਿਓ ਸੋ ਉਬਰਿਓ ਜਿਸੁ ਗੁਰੁ ਪੂਰਾ ॥

The entire world is entangled in this way; he alone is saved, who has the Perfect Guru.

ਕਹੁ ਨਾਨਕ ਭਵ ਸਾਗਰੁ ਤਰਿਓ ਭਏ ਪੁਨੀਤ ਸਰੀਰਾ ॥੪॥੫॥੧੨੭॥

Says Nanak, I have crossed over the terrifying world-ocean; my body has become sanctified. ||4||5||127||